

ਦੁਭਾਸ਼ੀਆ ਅਤੇ ਅਨੁਵਾਦ ਸੇਵਾਵਾਂ ਦਾ ਪ੍ਰਬੰਧ
ਜਨਵਰੀ ਤੋਂ ਦਸੰਬਰ 2025 ਤੱਕ

(A) ਦੁਭਾਸ਼ੀਆ ਅਤੇ ਅਨੁਵਾਦ ਸੇਵਾਵਾਂ ਦੀ ਗਿਣਤੀ

ਆਈਟਮ	ਦੁਭਾਸ਼ੀਆ ਸੇਵਾਵਾਂ (ਗਿਣਤੀ)	ਅਨੁਵਾਦ ਸੇਵਾਵਾਂ (ਗਿਣਤੀ)
1. ਸੇਵਾ ਉਪਭੋਗਤਾਵਾਂ ਦੁਆਰਾ ਕੀਤੀਆਂ ਸੇਵਾਵਾਂ ਬੇਨਤੀਆਂ ਦੀ ਗਿਣਤੀ	0	0
<i>ਜਿਸ ਵਿੱਚੋਂ:</i>		
(a) ਸਵੀਕਾਰ ਕੀਤੀਆਂ ਗਈਆਂ ਬੇਨਤੀਆਂ	(a) 0	(a) 0
(b) ਅਸਵੀਕਾਰ ਕੀਤੀਆਂ ਗਈਆਂ ਬੇਨਤੀਆਂ	(b) 0	(b) 0
2. ਸੇਵਾ ਉਪਭੋਗਤਾਵਾਂ ਨੂੰ ਸਰਗਰਮੀ ਨਾਲ ਪੇਸ਼ ਕੀਤੀਆਂ ਜਾਂਦੀਆਂ ਸੇਵਾਵਾਂ ਦੀ ਗਿਣਤੀ	0	0
<i>ਜਿਸ ਵਿੱਚੋਂ:</i>		
(a) ਸੇਵਾਵਾਂ ਲੋੜੀਂਦੀਆਂ ਹਨ	(a) 0	(a) 0
(b) ਸੇਵਾਵਾਂ ਲੋੜੀਂਦੀਆਂ ਨਹੀਂ ਹਨ	(b) 0	(b) 0
3. ਕਾਰਜਸ਼ੀਲ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪ੍ਰਬੰਧ ਕੀਤੀਆਂ ਸੇਵਾਵਾਂ ਦੀ ਗਿਣਤੀ (ਨੋਟ 1)	0	0
ਕੁੱਲ:	0 (1(a) + 2(a) + 3)	0 (1(a) + 2(a) + 3)

(B) ਭਾਸ਼ਾ ਦੁਆਰਾ ਦੁਭਾਸ਼ੀਆ ਅਤੇ ਅਨੁਵਾਦ ਸੇਵਾਵਾਂ (ਨੋਟ 2)

ਭਾਸ਼ਾ	ਦੁਭਾਸ਼ੀਆ ਸੇਵਾਵਾਂ (ਗਿਣਤੀ)	ਅਨੁਵਾਦ ਸੇਵਾਵਾਂ (ਗਿਣਤੀ)
1. ਬਹਾਸਾ ਇੰਡੋਨੇਸ਼ੀਆ	0	0
2. ਹਿੰਦੀ	0	0
3. ਨੇਪਾਲੀ	0	0
4. ਪੰਜਾਬੀ	0	0
5. ਤਾਗਾਲੋਗ	0	0
6. ਥਾਈ	0	0
7. ਉਰਦੂ	0	0
8. ਵੀਅਤਨਾਮੀ	0	0
9. ਹੋਰ	0	0

(C) ਸੇਵਾ ਉਪਭੋਗਤਾਵਾਂ ਦੁਆਰਾ ਦਰਜ ਸ਼ਿਕਾਇਤਾਂ ਜਿਨ੍ਹਾਂ ਕੋਲ ਦੁਭਾਸ਼ੀਆ / ਅਨੁਵਾਦ ਦੀ ਜ਼ਰੂਰਤ ਹੈ

ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਕੁੱਲ ਗਿਣਤੀ: 0

ਨੋਟ 1: ਉਦਾਹਰਣਾਂ ਵਿੱਚ ਮੀਟਿੰਗਾਂ ਅਤੇ ਜਨਤਕ ਪ੍ਰੋਗਰਾਮਾਂ, ਆਦਿ ਲਈ ਪ੍ਰਬੰਧਿਤ ਦੁਭਾਸ਼ੀਆ ਸੇਵਾਵਾਂ ਸ਼ਾਮਲ ਹਨ.

ਨੋਟ 2: ਦੁਭਾਸ਼ੀਆ ਜਾਂ ਅਨੁਵਾਦ ਸੇਵਾ ਦੇ ਹਰੇਕ ਕੇਸ ਲਈ, ਇਕ ਤੋਂ ਵੱਧ ਸੇਵਾ ਪ੍ਰਦਾਤਾ ਅਤੇ ਇਕ ਤੋਂ ਵੱਧ ਵਿਦੇਸ਼ੀ ਭਾਸ਼ਾ ਸ਼ਾਮਲ ਹੋ ਸਕਦੀ ਹੈ.

ਦ ਲੈਂਡ ਰਜਿਸਟਰੀ

ਜਨਵਰੀ 2026